

# Call on Prime Minister by President-Elect of the 76th UN General Assembly and Foreign Minister of Maldives H.E. Abdulla Shahid

July 23, 2021  
23 ਜੁਲਾਈ, 2021

---

## ਸੰਯੁਕਤ ਰਾਸ਼ਟਰ ਦੀ 76ਵੀਂ ਮਹਾਂਸਭਾ ਦੇ ਚੁਣੇ ਗਏ ਪ੍ਰਧਾਨ ਅਤੇ ਮਾਲਦੀਵ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਸ਼ਾਹਿਦ ਦੁਆਰਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ

23 ਜੁਲਾਈ, 2021

ਸੰਯੁਕਤ ਰਾਸ਼ਟਰ ਮਹਾਂਸਭਾ (UNGA) ਦੇ 76ਵੇਂ ਸੈਸ਼ਨ ਦੇ ਪ੍ਰਧਾਨ ਚੁਣੇ ਗਏ ਮਾਲਦੀਵ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਸ਼ਾਹਿਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਮਹਾਮਹਿਮ ਅਬਦੁੱਲਾ ਸ਼ਾਹਿਦ 7 ਜੁਲਾਈ, 2021 ਨੂੰ ਨਿਊਯਾਰਕ ਵਿੱਚ UNGA ਦੇ 76ਵੇਂ ਸੈਸ਼ਨ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਪਣਾ ਭਾਰਤ ਦਾ ਦੌਰਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਮਹਾਮਹਿਮ ਅਬਦੁੱਲਾ ਸ਼ਾਹਿਦ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਉੱਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਸ਼ਵ ਪੱਧਰ 'ਤੇ ਮਾਲਦੀਵ ਦੇ ਵਧ ਰਹੇ ਵੱਕਾਰ ਦਾ ਪ੍ਰਤੀਕ ਹੈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਨੂੰ ਉਨ੍ਹਾਂ ਵੱਲੋਂ 'ਪ੍ਰੋਸੀਡੈਂਸੀ ਆਫ ਹੋਪ' ਲਈ ਦਿੱਤੇ ਵਿਜ਼ਨ ਸਟੇਟਮੈਂਟ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਭਾਰਤ ਦੀ ਪੂਰੀ ਹਿਮਾਇਤ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਦੇ ਅੰਗਾਂ ਸਮੇਤ ਬਹੁਪੱਖੀ ਪ੍ਰਣਾਲੀ ਨੂੰ ਸੁਧਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਵਿਸ਼ਵ ਦੀ ਮੌਜੂਦਾ ਹਕੀਕਤ ਅਤੇ ਅਬਾਦੀ ਦੀ ਵੱਡੀ ਬਹੁਗਿਣਤੀ ਦੀ ਇੱਛਾਵਾਂ ਦਾ ਪ੍ਰਤੀਬਿੰਬ ਬਣ ਸਕੇ।

ਪ੍ਰਧਾਨ ਮੰਤਰੀ ਅਤੇ ਮਹਾਮਹਿਮ ਅਬਦੁੱਲਾ ਸ਼ਾਹਿਦ ਨੇ ਪਿਛਲੇ ਸਾਲਾਂ ਦੌਰਾਨ ਭਾਰਤ-ਮਾਲਦੀਵ ਦੇ ਦੁਵੱਲੇ ਸਬੰਧਾਂ ਵਿੱਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ COVID -19 ਮਹਾਂਮਾਰੀ ਵੱਲੋਂ ਪੈਦਾ ਕੀਤੀਆਂ ਅੜਚਣਾਂ ਦੇ ਬਾਵਜੂਦ ਦੁਵੱਲੇ ਪ੍ਰਾਜੈਕਟ ਚੰਗੀ ਰਫਤਾਰ ਨਾਲ ਚੱਲ ਰਹੇ ਹਨ। ਉਨ੍ਹਾਂ ਨੇ ਮਾਲਦੀਵ ਦੇ ਭਾਰਤ ਦੀ ਨੇਬਰਹੁੱਡ ਫਸਟ ਪਾਲਿਸੀ ਅਤੇ SAGAR ਨਜ਼ਰੀਏ ਦੇ ਮਹੱਤਵਪੂਰਨ ਥੰਮ ਵਜੋਂ ਇਸਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਨਵੀਂ ਦਿੱਲੀ  
23 ਜੁਲਾਈ, 2021

DISCLAIMER: This is an approximate translation. The original is available in English on MEA's website and may be referred to as the official press release.